

Exchange of list of prisoners between India and Pakistan

January 01, 2022

ਭਾਰਤ ਅਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀ ਸੂਚੀ ਦਾ ਵਟਾਂਦਰਾ 1 ਜਨਵਰੀ, 2022

ਭਾਰਤ ਅਤੇ ਪਾਕਿਸਤਾਨ ਨੇ ਅੱਜ ਨਵੀਂ ਦਿੱਲੀ ਅਤੇ ਇਸਲਾਮਾਬਾਦ ਵਿਖੇ ਇੱਕੋ ਸਮੇਂ ਕੂਟਨੀਤਕ ਚੈਨਲਾਂ ਰਾਹੀਂ ਆਪੋ-ਆਪਣੀ ਹਿਰਾਸਤ ਵਿੱਚ ਮੌਜੂਦ ਨਾਗਰਿਕ ਕੈਦੀਆਂ ਅਤੇ ਮਛੋਰਿਆਂ ਦੀਆਂ ਸੂਚੀਆਂ ਦਾ ਵਟਾਂਦਰਾ ਕੀਤਾ। ਅਜਿਹਾ 2008 ਦੇ ਇਕਰਾਰਨਾਮੇ ਦੇ ਉਪਬੰਧਾਂ ਅਨੁਸਾਰ ਕੀਤਾ ਗਿਆ ਹੈ, ਜਿਸ ਦੇ ਤਹਿਤ ਹਰ ਸਾਲ 1 ਜਨਵਰੀ ਅਤੇ 1 ਜੁਲਾਈ ਨੂੰ ਅਜਿਹੀਆਂ ਸੂਚੀਆਂ ਦਾ ਵਟਾਂਦਰਾ ਕੀਤਾ ਜਾਂਦਾ ਹੈ।

ਭਾਰਤ ਨੇ 282 ਪਾਕਿਸਤਾਨੀ ਨਾਗਰਿਕ ਕੈਦੀਆਂ ਅਤੇ 73 ਮਛੋਰਿਆਂ ਦੀ ਸੂਚੀ ਪਾਕਿਸਤਾਨ ਨੂੰ ਸੌਂਪੀ ਹੈ। ਇਸੇ ਤਰ੍ਹਾਂ ਪਾਕਿਸਤਾਨ ਨੇ ਆਪਣੀ ਹਿਰਾਸਤ ਵਿੱਚ 51 ਨਾਗਰਿਕ ਕੈਦੀਆਂ ਅਤੇ 577 ਮਛੋਰਿਆਂ ਦੀ ਸੂਚੀ ਦਿੱਤੀ ਹੈ, ਜੋ ਭਾਰਤੀ ਹਨ ਜਾਂ ਇਹ ਮੰਨਿਆ ਜਾਂਦਾ ਹੈ ਕਿ ਉਹ ਭਾਰਤੀ ਹਨ।

ਸਰਕਾਰ ਨੇ ਪਾਕਿਸਤਾਨ ਦੀ ਹਿਰਾਸਤ ਵਿੱਚੋਂ ਨਾਗਰਿਕ ਕੈਦੀਆਂ, ਲਾਪਤਾ ਭਾਰਤੀ ਰੱਖਿਆ ਕਰਮਚਾਰੀਆਂ ਅਤੇ ਮਛੋਰਿਆਂ ਨੂੰ ਉਨ੍ਹਾਂ ਦੀਆਂ ਕਿਸ਼ਤੀਆਂ ਸਮੇਤ ਜਲਦੀ ਰਿਹਾਅ ਕਰ ਵਤਨ ਵਾਪਸ ਭੇਜਣ ਦੀ ਮੰਗ ਕੀਤੀ ਹੈ। ਇਸ ਸੰਦਰਭ ਵਿੱਚ ਪਾਕਿਸਤਾਨ ਨੂੰ 2 ਭਾਰਤੀ ਨਾਗਰਿਕ ਕੈਦੀਆਂ ਅਤੇ 356 ਭਾਰਤੀ ਮਛੋਰਿਆਂ ਦੀ ਰਿਹਾਈ ਅਤੇ ਭਾਰਤ ਵਾਪਸੀ ਦੇ ਮਾਮਲੇ 'ਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਸੀ, ਜਿਨ੍ਹਾਂ ਦੀ ਨਾਗਰਿਕਤਾ ਦੀ ਤਸਦੀਕ ਹੋ ਗਈ ਹੈ ਅਤੇ ਇਸ ਬਾਰੇ ਪਾਕਿਸਤਾਨ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਇਸ ਤੋਂ ਛੁੱਟ ਪਾਕਿਸਤਾਨ ਨੂੰ 182 ਭਾਰਤੀ ਮਛੋਰਿਆਂ ਅਤੇ 17 ਨਾਗਰਿਕ ਕੈਦੀਆਂ ਨੂੰ ਤੁਰੰਤ ਕੌਂਸਲਰ ਪਹੁੰਚ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ, ਜੋ ਪਾਕਿਸਤਾਨ ਦੀ ਹਿਰਾਸਤ ਵਿੱਚ ਹਨ ਅਤੇ ਇਹ ਮੰਨਿਆ ਜਾਂਦਾ ਹੈ ਕਿ ਉਹ ਭਾਰਤੀ ਹਨ।

ਸਰਕਾਰ ਨੇ ਪਾਕਿਸਤਾਨ ਨੂੰ ਮੈਡੀਕਲ ਮਾਹਿਰਾਂ ਦੀ ਟੀਮ ਦੇ ਮੈਂਬਰਾਂ ਨੂੰ ਵੀਜ਼ਾ ਦੇਣ ਵਿੱਚ ਤੇਜ਼ੀ ਲਿਆਉਣ ਅਤੇ ਵੱਖ-ਵੱਖ ਪਾਕਿਸਤਾਨੀ ਜੇਲ੍ਹਾਂ ਵਿੱਚ ਬੰਦ ਭਾਰਤੀ ਕੈਦੀਆਂ ਦੀ ਮਾਨਸਿਕ ਹਾਲਤ ਦਾ ਜਾਇਜ਼ਾ ਲੈਣ ਲਈ ਉਨ੍ਹਾਂ ਦੀ ਪਾਕਿਸਤਾਨ ਫੇਰੀ ਨੂੰ ਸੁਖਾਲਾ ਬਣਾਉਣ ਦੀ ਬੇਨਤੀ ਵੀ ਕੀਤੀ। ਸਾਂਝਾ ਨਿਆਂਇਕ ਕਮੇਟੀ ਵੱਲੋਂ ਪਾਕਿਸਤਾਨ ਦਾ ਛੇਤੀ ਦੌਰਾ ਕਰਾਏ ਜਾਣ ਦੀ ਤਜਵੀਜ਼ ਵੀ ਕੀਤੀ ਗਈ।

ਭਾਰਤ ਆਪੋ ਆਪਣੇ ਦੇਸ਼ਾਂ ਵਿੱਚ ਕੈਦੀਆਂ ਅਤੇ ਮਛੋਰਿਆਂ ਨਾਲ ਸਬੰਧਤ ਸਾਰੇ ਮਨੁੱਖੀ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਪ੍ਰਤੀ ਵਚਨਬੱਧ ਹੈ। ਇਬਾਰੇ ਭਾਰਤ ਨੇ ਪਾਕਿਸਤਾਨ ਨੂੰ ਮਛੋਰਿਆਂ ਸਮੇਤ 68 ਪਾਕਿਸਤਾਨੀ ਕੈਦੀਆਂ ਦੀ ਨਾਗਰਿਕਤਾ ਦੀ ਤਸਦੀਕ ਕਰਨ ਲਈ ਆਪਣੇ ਵੱਲੋਂ ਲੋੜੀਂਦੀ ਕਾਰਵਾਈ ਕਰਨ ਵਿੱਚ ਤੇਜ਼ੀ ਲਿਆਉਣ ਦੀ ਵੀ ਅਪੀਲ ਕੀਤੀ ਹੈ, ਜਿਨ੍ਹਾਂ ਦੀ ਵਤਨ ਵਾਪਸੀ ਪਾਕਿਸਤਾਨ ਦੁਆਰਾ ਨਾਗਰਿਕਤਾ ਦੀ ਤਸਦੀਕ ਨਾ ਕੀਤੇ ਜਾਣ ਕਾਰਨ ਵਿਚਕਾਰ ਲਟਕੀ ਹੋਈ ਹੈ। ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪਾਕਿਸਤਾਨ ਨੂੰ ਸਾਰੇ ਭਾਰਤੀ ਅਤੇ ਭਾਰਤੀ ਮੰਨੇ ਜਾਣ ਵਾਲੇ ਨਾਗਰਿਕ ਕੈਦੀਆਂ ਅਤੇ ਮਛੋਰਿਆਂ ਦੀ ਸੁਰੱਖਿਆ ਅਤੇ ਖੈਰੀਅਤ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਗਈ ਹੈ।

1 ਜਨਵਰੀ, 2022
ਨਵੀਂ ਦਿੱਲੀ

DISCLAIMER: This is an approximate translation. The original is available in English on MEA's website and may be referred to as the official press release.